

ਸਾਰਗ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਸਭ ਦੇਖੀਐ ਅਨਭੈ ਕਾ ਦਾਤਾ ॥ ਘਟਿ ਘਟਿ ਪੂਰਨ ਹੈ ਅਲਿਪਾਤਾ ॥ ਘਟਿ ਘਟਿ ਪੂਰਨੁ ਕਰਿ ਬਿਸਥੀਰਨੁ ਜਲ ਤਰੰਗ ਜਿਉ ਰਚਨੁ ਕੀਆ ॥ ਹਭਿ ਰਸ ਮਾਣੇ ਭੋਗ ਘਟਾਣੇ ਆਨ ਨ ਬੀਆ ਕੇ ਥੀਆ ॥ ਹਰਿ ਰੰਗੀ ਇਕ ਰੰਗੀ ਠਾਕੁਰੁ ਸੰਤਸੰਗਿ ਪ੍ਰਭੁ ਜਾਤਾ ॥ ਨਾਨਕ ਦਰਸਿ ਲੀਨਾ ਜਿਉ ਜਲ ਮੀਨਾ ਸਭ ਦੇਖੀਐ ਅਨਭੈ ਕਾ ਦਾਤਾ ॥ ੧॥ {ਪੰਨਾ 1236}

ਪਦ ਅਰਥ:- ਸਭ—ਸਾਰੀ ਸ੍ਰਿਸ਼ਟੀ ਵਿਚ। ਦੇਖੀਐ—ਦਿੱਸਦਾ ਹੈ। ਅਨਭੈ—ਅਨਭੈ ਪਦ, ਉਹ ਅਵਸਥਾ ਜਿੱਥੇ ਕੋਈ ਡਰ ਪੋਹ ਨਹੀਂ ਸਕਦਾ। ਘਟਿ ਘਟਿ—ਹਰੇਕ ਸਰੀਰ ਵਿਚ। ਅਲਿਪਾਤਾ—ਨਿਰਲੇਪ। ਪੂਰਨੁ—ਵਿਆਪਕ। ਕਰਿ—ਕਰ ਕੇ। ਬਿਸਥੀਰਨੁ—ਜਗਤ-ਖਿਲਾਰਾ। ਤਰੰਗ—ਲਹਿਰਾਂ। ਰਚਨੁ ਕੀਆ—ਰਚਨਾ ਰਚੀ ਹੈ। ਹਭਿ—ਸਾਰੇ। ਘਟਾਣੇ—ਹਰੇਕ ਘਟ ਵਿਚ। ਆਨ—ਹੋਰ (ANX)। ਬੀਆ—ਦੂਜਾ। ਕੇ—ਕੋਈ ਭੀ। ਰੰਗੀ—ਸਭ ਰੰਗਾਂ ਦਾ ਰਚਨ ਵਾਲਾ। ਇਕ ਰੰਗੀ—ਇਕ-ਰਸ ਵਿਆਪਕ। ਸੰਗਿ—ਸੰਗਤਿ ਵਿਚ। ਜਾਤਾ—ਜਾਣਿਆ ਜਾਂਦਾ ਹੈ। ਦਰਸਿ—ਦਰਸਨ ਵਿਚ। ਮੀਨਾ—ਮੱਛੀ।11

ਅਰਥ:- ਹੇ ਭਾਈ! ਨਿਰਭੈਤਾ ਦੀ ਅਵਸਥਾ ਦੇਣ ਵਾਲਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਦਿੱਸ ਰਿਹਾ ਹੈ। ਉਹ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ, ਫਿਰ ਭੀ ਨਿਰਲੇਪ ਰਹਿੰਦਾ ਹੈ। ਜਿਵੇਂ ਪਾਣੀ ਦੀਆਂ ਲਹਿਰਾਂ (ਵਿਚ ਪਾਣੀ ਮੌਜੂਦ ਹੈ) ਪਰਮਾਤਮਾ ਜਗਤ-ਰਚਨਾ ਦਾ ਖਿਲਾਰਾ ਰਚ ਕੇ ਆਪ ਹਰੇਕ ਸਰੀਰ ਵਿਚ ਵਿਆਪਕ ਹੈ। ਹਰੇਕ ਸਰੀਰ ਵਿਚ ਵਿਆਪਕ ਹੋ ਕੇ ਉਹ ਸਾਰੇ ਰਸ ਮਾਣਦਾ ਹੈ ਸਾਰੇ ਭੋਗ ਭੋਗਦਾ ਹੈ, (ਉਸ ਤੋਂ ਬਿਨਾ ਕਿਤੇ ਭੀ) ਕੋਈ ਦੂਜਾ ਨਹੀਂ ਹੈ।

ਹੇ ਭਾਈ! ਸਭ ਰੰਗਾਂ ਦਾ ਰਚਣ ਵਾਲਾ ਉਹ ਮਾਲਕ-ਹਰੀ ਇਕ-ਰਸ ਸਭ ਵਿਚ ਵਿਆਪਕ ਹੈ। ਸੰਤ ਜਨਾਂ ਦੀ ਸੰਗਤਿ ਵਿਚ ਟਿੱਕ ਕੇ ਉਸ ਪ੍ਰਭੂ ਨਾਲ ਸਾਂਝ ਪੈ ਸਕਦੀ ਹੈ। ਹੇ ਨਾਨਕ! ਮੈਂ ਉਸ ਦੇ ਦਰਸਨ ਵਿਚ ਇਉਂ ਲੀਨ ਰਹਿੰਦਾ ਹਾਂ ਜਿਵੇਂ ਮੱਛੀ ਪਾਣੀ ਵਿਚ। ਨਿਰਭੈਤਾ ਦਾ ਦੇਣ ਵਾਲਾ ਉਹ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਦਿੱਸ ਰਿਹਾ ਹੈ।11

ਕਉਨ ਉਪਮਾ ਦੇਉ ਕਵਨ ਬਡਾਈ ॥ ਪੂਰਨ ਪੂਰਿ ਰਹਿਓ ਸੂਬ ਠਾਈ ॥ ਪੂਰਨ ਮ ਨਮੋਹਨ ਘਟ ਘਟ ਸੋਹਨ ਜਬ ਖਿੰਚੈ ਤਬ ਛਾਈ ॥ ਕਿਉ ਨ ਅਰਾਧਹੁ ਮਿਲਿ ਕਰਿ ਸਾਧਹੁ ਘਰੀ ਮੁਹਤਕ ਬੇਲਾ ਆਈ ॥ ਅਰਥੁ ਦਰਬੁ ਸਭੁ ਜੋ ਕਿਛੁ ਦੀਸੈ ਸੰਗਿ ਨ ਕਛਹੁ ਜਾਈ ॥ ਕਹੁ ਨਾਨਕ ਹਰਿ ਹਰਿ ਆਰਾਧਹੁ ਕਵਨ ਉਪਮਾ ਦੇਉ ਕਵਨ ਬਡਾਈ ॥੨॥ {ਪੰਨਾ 1236-1237}

ਪਦ ਅਰਥ:- ਉਪਮਾ—(ਮਾ—ਮਿਣਨਾ। ਉਪਮਾ—ਕਿਸੇ ਦੇ ਬਰਾਬਰ ਦਾ ਕੋਈ ਦੱਸਣਾ) ਬਰਾਬਰ ਦਾ ਦੱਸਣ ਦਾ ਉੱਦਮ। ਦੇਉ—ਦੇਉ, ਮੈਂ ਦਿਆਂ। ਕਉਨ ਉਪਮਾ ਦੇਉ—ਮੈਂ ਕੀਹ ਦੱਸਾਂ ਕਿ ਉਸ ਵਰਗਾ ਹੋਰ ਕੌਣ ਹੈ? ਮੈਂ ਕੋਈ ਉਸ ਦੀ ਬਰਾਬਰੀ ਦਾ ਦੱਸ ਨਹੀਂ ਸਕਦਾ। ਪੂਰਨ—ਵਿਆਪਕ। ਸੂਬ ਠਾਈ—ਸਭਨੀਂ ਥਾਈਂ। ਮਨ ਮੋਹਨ—ਮਨ ਨੂੰ ਖਿੱਚ ਪਾਉਣ ਵਾਲਾ। ਘਟ ਘਟ ਸੋਹਣ—ਹਰੇਕ ਸਰੀਰ ਨੂੰ ਸੋਹਣਾ ਬਣਾਣ ਵਾਲਾ। ਖਿੰਚੈ—ਖਿਚ ਲੈਂਦਾ ਹੈ। ਛਾਈ—ਸੁਆਹ, ਕੁਝ ਭੀ ਨਹੀਂ ਰਹਿ ਜਾਂਦਾ।

ਮਿਲਿ ਕਰਿ—ਮਿਲ ਕੇ। ਸਾਧਹੁ—ਹੇ ਸੰਤ ਜਨੋ! ਘਰੀ ਮੁਹਤਕ—ਘੜੀ ਅੱਧੀ ਘੜੀ ਤਕ। ਬੇਲਾ—(ਇਥੋਂ ਕੂਚ ਕਰਨ ਦਾ) ਸਮਾਂ। ਦਰਬੁ—(dàÒX) ਧਨ। ਅਰਥੁ ਦਰਬੁ—ਧਨ-ਪਦਾਰਥ। ਸੰਗਿ—ਨਾਲ। ਜਾਈ—ਜਾਂਦਾ।21

ਅਰਥ:- ਹੇ ਸੰਤ ਜਨੋ! ਮੈਂ ਉਸ ਪਰਮਾਤਮਾ ਦੀ ਬਰਾਬਰੀ ਦਾ ਕੋਈ ਭੀ ਦੱਸ ਨਹੀਂ ਸਕਦਾ। ਉਹ ਕੇਡਾ ਵੱਡਾ ਹੈ—ਇਹ ਭੀ ਨਹੀਂ ਦੱਸ ਸਕਦਾ। ਉਹ ਸਰਬ-ਵਿਆਪਕ ਹੈ, ਉਹ ਸਭਨੀਂ ਥਾਈਂ ਮੌਜੂਦ ਹੈ। ਉਹ ਪ੍ਰਭੂ ਸਰਬ-ਵਿਆਪਕ

ਹੈ, ਸਭ ਦੇ ਮਨਾਂ ਨੂੰ ਖਿੱਚ ਪਾਣ ਵਾਲਾ ਹੈ, ਸਭ ਸਰੀਰਾਂ ਨੂੰ (ਆਪਣੀ ਜੋਤਿ ਨਾਲ) ਸੋਹਣਾ ਬਣਾਣ ਵਾਲਾ ਹੈ। ਜਦੋਂ ਉਹ ਆਪਣੀ ਜੋਤਿ ਖਿੱਚ ਲੈਂਦਾ ਹੈ, ਤਦੋਂ ਕੁਝ ਭੀ ਨਹੀਂ ਰਹਿ ਜਾਂਦਾ।

ਹੇ ਸੰਤ ਜਨੋ! ਘੜੀ ਅੱਧੀ ਘੜੀ ਨੂੰ (ਹਰੇਕ ਜੀਵ ਵਾਸਤੇ ਇਥੋਂ ਕੂਚ ਕਰਨ ਦਾ) ਵੇਲਾ ਆ ਗੀ ਜਾਂਦਾ ਹੈ, ਫਿਰ ਕਿਉਂ ਨਾ ਮਿਲ ਕੇ ਉਸ ਦੇ ਨਾਮ ਦਾ ਆਰਾਧਨ ਕਰੋ? ਹੇ ਸੰਤ ਜਨੋ! ਧਨ-ਪਦਾਰਥ ਇਹ ਸਭ ਕੁਝ ਜੋ ਦਿੱਸ ਰਿਹਾ ਹੈ, ਕੋਈ ਭੀ ਚੀਜ਼ (ਕਿਸੇ ਦੇ) ਨਾਲ ਨਹੀਂ ਜਾਂਦੀ। ਹੇ ਨਾਨਕ! ਆਖ—ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰੋ। ਮੈਂ ਉਸ ਦੀ ਬਰਾਬਰੀ ਦਾ ਕੋਈ ਭੀ ਨਹੀਂ ਦੱਸ ਸਕਦਾ। ਉਹ ਕੇਡਾ ਵੱਡਾ ਹੈ—ਇਹ ਭੀ ਨਹੀਂ ਦੱਸ ਸਕਦਾ।<sup>21</sup>

**ਪੂਛਉ ਸੰਤ ਮੇਰੇ ਠਾਕੁਰੁ ਕੈਸਾ ॥ ਹੀਉ ਅਰਾਪਉਂ ਦੇਹੁ ਸਦੇਸਾ ॥ ਦੇਹੁ ਸਦੇਸਾ ਪ੍ਰਭ ਜੀਉ ਕੈਸਾ ਕਹ ਮੋਹਨ ਪਰਵੇਸਾ ॥ ਅੰਗ ਅੰਗ ਸੁਖਦਾਈ ਪੂਰਨ ਬ੍ਰਹਮਾਈ ਥਾਨ ਥਾਨੰਤਰ ਦੇਸਾ ॥ ਬੰਧਨ ਤੇ ਮੁਕਤਾ ਘਟਿ ਘਟਿ ਜੁਗਤਾ ਕਹਿ ਨ ਸਕਉ ਹਰਿ ਜੈਸਾ ॥ ਦੇਖਿ ਚਰਿਤ ਨਾਨਕ ਮਨੁ ਮੋਹਿਓ ਪੂਛੈ ਦੀਨੁ ਮੇਰੇ ਠਾਕੁਰੁ ਕੈਸਾ ॥੩॥ {ਪੰਨਾ 1237}**

ਪਦ ਅਰਥ:- ਪੂਛਉ—ਪੂਛਉ, ਮੈਂ ਪੁੱਛਦਾ ਹਾਂ। ਸੰਤ—ਹੇ ਸੰਤ! ਹੇ ਗੁਰੂ! ਕੈਸਾ—ਕਿਹੋ ਜਿਹਾ? ਹੀਉ—ਹਿਰਦਾ, ਮਨ। ਅਰਾਪਉਂ—ਅਰਪਉਂ, ਮੈਂ ਭੇਟ ਕਰਦਾ ਹਾਂ। ਸਦੇਸਾ—ਸਨੇਹਾ, ਖਬਰ। ਕਹ—ਕਿੱਥੋ? ਮੋਹਨ ਪਰਵੇਸਾ—ਮੋਹਨ-ਪ੍ਰਭੂ ਦਾ ਟਿਕਾਣਾ। ਪੂਰਨ—ਸਰਬ-ਵਿਆਪਕ। ਬ੍ਰਹਮਾਈ—ਬ੍ਰਹਮ। ਪੂਰਨ ਬ੍ਰਹਮਾਈ—ਪੂਰਨ ਬ੍ਰਹਮ। ਥਾਨ ਥਾਨੰਤਰ—ਥਾਨ ਥਾਨ ਅੰਤਰ, ਸਭ ਥਾਵਾਂ ਵਿਚ। ਤੇ—ਤੋਂ। ਮੁਕਤਾ—ਆਜ਼ਾਦ। ਘਟਿ ਘਟਿ—ਹਰੇਕ ਸਰੀਰ ਵਿਚ। ਜੁਗਤਾ—ਮਿਲਿਆ ਹੋਇਆ। ਕਹਿ ਨ ਸਕਉ—ਕਹਿ ਨ ਸਕਉ, ਮੈਂ ਦੱਸ ਨਹੀਂ ਸਕਦਾ। ਜੈਸਾ—ਜਿਹੋ ਜਿਹਾ। ਦੇਖਿ—ਵੇਖ ਕੇ। ਚਰਿਤ—ਚੋਜ-ਤਮਾਸ਼ੇ। ਪੂਛੈ—ਪੁੱਛਦਾ ਹੈ। ਦੀਨੁ—ਗਰੀਬ ਸੇਵਕ।<sup>31</sup>

ਅਰਥ:- ਹੇ ਭਾਈ! (ਗੁਰੂ ਪਾਸੋਂ) ਮੈਂ ਪੁੱਛਦਾ ਹਾਂ—ਹੇ ਗੁਰੂ! ਮੇਰਾ ਮਾਲਕ-ਪ੍ਰਭੂ ਕਿਹੋ ਜਿਹਾ ਹੈ? ਮੈਨੂੰ (ਠਾਕੁਰ ਦੀ) ਖਬਰ ਦੱਸ, ਮੈਂ ਆਪਣਾ ਹਿਰਦਾ (ਤੇਰੇ ਚਰਨਾਂ ਵਿਚ) ਭੇਟਾ ਕਰਦਾ ਹਾਂ। ਹੇ ਗੁਰੂ! ਮੈਨੂੰ ਦੱਸ ਕਿ ਪ੍ਰਭੂ ਜੀ ਕਿਹੋ ਜਿਹਾ ਹੈ ਅਤੇ ਉਸ ਮੋਹਨ-ਪ੍ਰਭੂ ਦਾ ਟਿਕਾਣਾ ਕਿੱਥੋ ਹੈ।

(ਅੱਗੋਂ ਉੱਤਰ ਮਿਲਦਾ ਹੈ—) ਉਹ ਪੂਰਨ ਪ੍ਰਭੂ ਸਭ ਥਾਵਾਂ ਵਿਚ ਸਭ ਦੇਸਾਂ ਵਿਚ ਸੁਖ ਦੇਣ ਵਾਲਾ ਹੈ ਅਤੇ (ਹਰੇਕ ਜੀਵ ਦੇ) ਅੰਗ ਅੰਗ ਨਾਲ ਵੱਸਦਾ ਹੈ। ਪ੍ਰਭੂ ਹਰੇਕ ਸਰੀਰ ਵਿਚ ਮਿਲਿਆ ਹੋਇਆ ਹੈ (ਫਿਰ ਭੀ ਮੋਹ ਦੇ) ਬੰਧਨਾਂ ਤੋਂ ਆਜ਼ਾਦ ਹੈ। ਪਰ ਜਿਹੋ ਜਿਹਾ ਉਹ ਪ੍ਰਭੂ ਹੈ ਮੈਂ ਦੱਸ ਨਹੀਂ ਸਕਦਾ। ਹੇ ਨਾਨਕ! (ਆਖ—) ਉਸ ਦੇ ਚੋਜ-ਤਮਾਸ਼ੇ ਵੇਖ ਕੇ ਮੇਰਾ ਮਨ (ਉਸ ਦੇ ਪਿਆਰ ਵਿਚ) ਮੋਹਿਆ ਗਿਆ ਹੈ।

ਹੇ ਭਾਈ! ਗਰੀਬ ਦਾਸ ਪੁੱਛਦਾ ਹੈ—ਹੇ ਗੁਰੂ! ਦੱਸ, ਮੇਰਾ ਮਾਲਕ-ਪ੍ਰਭੂ ਕਿਹੋ ਜਿਹਾ ਹੈ।<sup>31</sup>

**ਕਰਿ ਕਿਰਪਾ ਅਪੁਨੇ ਪਹਿ ਆਇਆ ॥ ਧੰਨਿ ਸੁ ਰਿਦਾ ਜਿਹ ਚਰਨ ਬਸਾਇਆ ॥ ਚਰਨ ਬਸਾਇਆ ਸੰਤ ਸੰਗਾਇਆ ਅਗਿਆਨ ਅੰਧੇਰੁ ਗਵਾਇਆ ॥ ਭਇਆ ਪ੍ਰਗਾਸੁ ਰਿਦੈ ਉਲਾਸੁ ਪ੍ਰਭੁ ਲੋੜੀਦਾ ਪਾਇਆ ॥ ਦੁਖੁ ਨਾਠਾ ਸੁਖੁ ਘਰ ਮਹਿ ਵੂਠਾ ਮਹਾ ਅਨੰਦ ਸਹਜਾਇਆ ॥ ਕਹੁ ਨਾਨਕ ਮੈ ਪੂਰਾ ਪਾਇਆ ਕਰਿ ਕਿਰਪਾ ਅਪੁਨੇ ਪਹਿ ਆਇਆ ॥੩॥੧॥ {ਪੰਨਾ 1237}**

ਪਦ ਅਰਥ:- ਕਰਿ—ਕਰ ਕੇ। ਅਪੁਨੇ ਪਹਿ—ਆਪਣੇ (ਸੇਵਕ) ਦੇ ਕੋਲ। ਧੰਨਿ—ਭਾਗਾਂ ਵਾਲਾ। ਰਿਦਾ—ਹਿਰਦਾ। ਜਿਹ—ਜਿਸ (ਮਨੁੱਖ) ਨੇ। ਸੰਤ ਸੰਗਾਇਆ—ਸਾਧ ਸੰਗਤਿ ਵਿਚ (ਰਹਿ ਕੇ)। ਅਗਿਆਨ ਅੰਧੇਰੁ—ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ। ਪ੍ਰਗਾਸੁ—ਚਾਨਣ। ਰਿਦੈ—ਹਿਰਦੇ ਵਿਚ। ਉਲਾਸੁ—ਖੁਸ਼ੀ। ਲੋੜੀਦਾ—ਜਿਸ ਨੂੰ ਚਿਰਾਂ ਤੋਂ ਲੋੜ ਰਿਹਾ ਸੀ। ਨਾਠਾ—ਨੱਸ ਗਿਆ। ਘਰ ਮਹਿ—ਹਿਰਦੇ-ਘਰ ਵਿਚ। ਵੂਠਾ—

ਆ ਵੱਸਿਆ। ਸਹਜਾਇਆ—ਆਤਮਕ ਅਡੋਲਤਾ ਦਾ। ਨਾਨਕ—ਹੇ ਨਾਨਕ!।4।

ਅਰਥ:- ਹੇ ਭਾਈ! ਪ੍ਰਭੂ ਮਿਹਰ ਕਰ ਕੇ ਆਪਣੇ ਸੇਵਕ ਦੇ ਕੋਲ (ਆਪ) ਆ ਜਾਂਦਾ ਹੈ। ਜਿਹੜਾ ਮਨੁੱਖ ਪ੍ਰਭੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ, ਉਸ ਦਾ ਹਿਰਦਾ ਭਾਗਾਂ ਵਾਲਾ ਹੁੰਦਾ ਹੈ।

ਹੇ ਭਾਈ! ਜਿਹੜਾ ਮਨੁੱਖ ਸਾਧ ਸੰਗਤਿ ਵਿਚ (ਟਿੱਕ ਕੇ) ਪ੍ਰਭੂ ਦੇ ਚਰਨ (ਆਪਣੇ ਹਿਰਦੇ ਵਿਚ) ਵਸਾ ਲੈਂਦਾ ਹੈ, ਉਹ (ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ ਦੂਰ ਕਰ ਲੈਂਦਾ ਹੈ। (ਉਸ ਦੇ ਅੰਦਰ) ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਉਤਸ਼ਾਹ ਬਣਿਆ ਰਹਿੰਦਾ ਹੈ (ਕਿਉਂਕਿ) ਜਿਸ ਪ੍ਰਭੂ ਨੂੰ ਉਹ ਚਿਰਾਂ ਤੋਂ ਲੋੜ ਰਿਹਾ ਸੀ ਉਸ ਨੂੰ ਮਿਲ ਪੈਂਦਾ ਹੈ। ਉਸ ਦੇ ਅੰਦਰੋਂ ਦੁੱਖ ਦੂਰ ਹੋ ਜਾਂਦਾ ਹੈ, ਉਸ ਦੇ ਹਿਰਦੇ-ਘਰ ਵਿਚ ਸੁਖ ਆ ਵੱਸਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦਾ ਆਨੰਦ ਪੈਦਾ ਹੋ ਜਾਂਦਾ ਹੈ।

ਹੇ ਨਾਨਕ! ਆਖ—ਮੈਂ ਭੀ ਉਹ ਪੂਰਨ ਪ੍ਰਭੂ ਲੱਭ ਲਿਆ ਹੈ। ਉਹ ਤਾਂ ਮਿਹਰ ਕਰ ਕੇ ਆਪਣੇ ਸੇਵਕ ਦੇ ਕੋਲ ਆਪ ਹੀ ਆ ਜਾਂਦਾ ਹੈ।4।1।